

ਗੋਂਡ ॥

Gond:

ਧੰਨੁ ਗੁਪਾਲ ਧੰਨੁ ਗੁਰਦੇਵ ॥

Blessed is the Lord of the World. Blessed is the Divine Guru.

ਧੰਨੁ ਅਨਾਦਿ ਭੂਖੇ ਕਵਲੁ ਟਹਕੇਵ ॥

Blessed is that grain, by which the heart-lotus of the hungry blossoms forth.

ਧਨੁ ਓਇ ਸੰਤ ਜਿਨ ਐਸੀ ਜਾਨੀ ॥

Blessed are those Saints, who know this.

ਤਿਨ ਕਉ ਮਿਲਿਬੋ ਸਾਰੰਗਪਾਨੀ ॥੧॥

Meeting with them, one meets the Lord, the Sustainer of the World. ||1||

ਆਦਿ ਪੁਰਖ ਤੇ ਹੋਇ ਅਨਾਦਿ ॥

This grain comes from the Primal Lord God.

ਜਪੀਐ ਨਾਮੁ ਅੰਨ ਕੈ ਸਾਦਿ ॥੧॥ ਰਹਾਉ ॥

One chants the Naam, the Name of the Lord, only when he tastes this grain.

||1||Pause||

ਜਪੀਐ ਨਾਮੁ ਜਪੀਐ ਅੰਨੁ ॥

Meditate on the Naam, and meditate on this grain.

ਅੰਭੈ ਕੈ ਸੰਗਿ ਨੀਕਾ ਵੰਨੁ ॥

Mixed with water, its taste becomes sublime.

ਅੰਨੈ ਬਾਹਰਿ ਜੋ ਨਰ ਹੋਵਹਿ ॥

One who abstains from this grain,

ਤੀਨਿ ਭਵਨ ਮਹਿ ਅਪਨੀ ਖੋਵਹਿ ॥੨॥

loses his honor in the three worlds. ||2||

ਛੋਡਹਿ ਅੰਨੁ ਕਰਹਿ ਪਾਖੰਡ ॥

One who discards this grain, is practicing hypocrisy.

ਨਾ ਸੋਹਾਗਨਿ ਨਾ ਓਹਿ ਰੰਡ ॥

She is neither a happy soul-bride, nor a widow.

ਜਗ ਮਹਿ ਬਕਤੇ ਦੂਧਾਧਾਰੀ ॥

Those who claim in this world that they live on milk alone,

ਗੁਪਤੀ ਖਾਵਹਿ ਵਟਿਕਾ ਸਾਰੀ ॥੩॥

secretly eat whole loads of food. ||3||

ਅੰਨੈ ਬਿਨਾ ਨ ਹੋਇ ਸੁਕਾਲੁ ॥

Without this grain, time does not pass in peace.

ਤਜਿਐ ਅੰਨਿ ਨ ਮਿਲੈ ਗੁਪਾਲੁ ॥

Forsaking this grain, one does not meet the Lord of the World.

ਕਹੁ ਕਬੀਰ ਹਮ ਐਸੇ ਜਾਨਿਆ ॥

Says Kabeer, this I know:

ਧੰਨੁ ਅਨਾਦਿ ਠਾਕੁਰ ਮਨੁ ਮਾਨਿਆ ॥੪॥੮॥੧੧॥

blessed is that grain, which brings faith in the Lord and Master to the mind.

||4||8||11||